

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਰਾਗੁ ਆਸਾ ਘਰੁ ੭ ਮਹਲਾ ੫ ॥

Raag Aasaa, Seventh House, Fifth Mehl:

ਲਾਲੁ ਚੋਲਨਾ ਤੈ ਤਨਿ ਸੋਹਿਆ ॥

That red dress looks so beautiful on your body.

ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥੧॥

Your Husband Lord is pleased, and His heart is enticed. ||1||

ਕਵਨ ਬਨੀ ਰੀ ਤੇਰੀ ਲਾਲੀ ॥

Whose handiwork is this red beauty of yours?

ਕਵਨ ਰੰਗਿ ਤੂੰ ਭਈ ਗੁਲਾਲੀ ॥੧॥ ਰਹਾਉ ॥

Whose love has rendered the poppy so red? ||1||Pause||

ਤੁਮ ਹੀ ਸੁੰਦਰਿ ਤੁਮਹਿ ਸੁਹਾਗੁ ॥

You are so beautiful; you are the happy soul-bride.

ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥੨॥

Your Beloved is in your home; good fortune is in your home. ||2||

ਤੂੰ ਸਤਵੰਤੀ ਤੂੰ ਪਰਧਾਨਿ ॥

You are pure and chaste, you are most distinguished.

ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥੩॥

You are pleasing to Your Beloved, and you have sublime understanding. ||3||

ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥

I am pleasing to my Beloved, and so I am imbued with the deep red color.

ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥੪॥

Says Nanak, I have been totally blessed with the Lord's Glance of Grace. ||4||

ਸੁਨਿ ਰੀ ਸਖੀ ਇਹ ਹਮਰੀ ਘਾਲ ॥

Listen, O companions: this is my only work;

ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥

God Himself is the One who embellishes and adorns. ||1||Second
Pause||1||52||